

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ ਸਿ), ਪੰਜਾਬ, ਐਸ.ਏ.ਐਸ ਨਗਰ

ਹੁਕਮ :: (26938 ਸਰਰ) 11/76-17 ਅ3(1) (ਕੋ:ਸ-4)

ਮਿਤੀ, ਐਸ.ਏ.ਐਸ.ਨਗਰ :: 11-07-17

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ:-

ਨਾਮ, ਅਹੁਦਾ	ਰਕਮ	ਰੋਗੀ ਦਾ ਨਾਂ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀਮਤੀ ਅਮਰੀਕ ਕੌਰ, ਰਿਟਾ ਡੀ.ਪੀ.ਈ, ਸਕੰਸਸ ਨਹਿਰੂ ਗਾਰਡਨ ਜਲੰਧਰ, ਜਿਲ੍ਹਾ ਜਲੰਧਰ	ਰੁ:-66,958/- (ਸਿਰਫ ਛਿਆਹਠ ਹਜ਼ਾਰ ਨੌਂ ਸੌ ਅਠਵੇਂਜਾ ਰੁਪਏ)	ਸ਼੍ਰੀ ਸਤਪਾਲ ਸਿੰਘ	ਪਤੀ	ਮਿਤੀ 15-10-15 ਤੋਂ ਮਿਤੀ 15-10-15 ਤੱਕ ਚੰਡੀਗੜ੍ਹ ਕੈਂਸਰ ਐਂਡ ਡਾਇਗਨੋਸਟਿਕ ਸੈਂਟਰ, ਚੰਡੀਗੜ੍ਹ।

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿਖਿਆ ਅਫਸਰ (ਸੈ:ਸਿ:)/ਸਕੂਲ ਮੁਖੀ ਆਪਣੀ ਪੱਧਰ ਤੇ ਕਰਨਗੇ।
2. ਕਿ ਕਲੇਮ ਕਿਸੇ ਪ੍ਰਾਈਵੇਟ/ਸਰਕਾਰੀ ਬੀਮਾ ਕੰਪਨੀ ਪਾਸੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੂਬੱਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸ਼ਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸ਼ਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਂਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮਿੰਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ, ਪੀ.ਸੀ.ਐਸ
ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ 9888-91

ਮਿਤੀ, ਐਸ.ਏ.ਐਸ.ਨਗਰ :- 20/07/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲ੍ਹਾ ਸਿੱਖਿਆ ਅਫਸਰ (ਸੈਸਿ) ਜਲੰਧਰ ਨੂੰ ਉਨ੍ਹਾਂ ਦੇ ਪੱਤਰ ਨੰ: ਲੇ-5/2017/7382-83 ਮਿਤੀ 24.05.17 ਦੇ ਸਬੰਧ ਵਿੱਚ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ। ਨੱਥੀ ਮੈਡੀਕਲ ਬਿਲ(ਅਸਲ)
3. ਜ਼ਿਲ੍ਹਾ ਖਜਾਨਾ ਅਫਸਰ, ਜਲੰਧਰ।
4. ਪ੍ਰਿੰਸੀਪਲ/ਮੁੱਖਅਧਿਆਪਕ, ਸਕੰਸਸ ਨਹਿਰੂ ਗਾਰਡਨ ਜਲੰਧਰ, ਜਿਲ੍ਹਾ ਜਲੰਧਰ ਨੂੰ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਜ਼ੂਰੀ ਦੀ ਕਾਪੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਣਾ ਯਕੀਨੀ ਬਣਾਇਆ ਜਾਵੇ।


ਸੁਪਰਡੈਂਟ ਕੋਆਰਡੀਨੇਸ਼ਨ ਸੈਲ

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (1187 ਸੇ-1) 12/40-15 ਸੇ-1 (2) (ਕੋ:ਸ-2)

ਮਿਤੀ, ਐਸ.ਏ.ਐਸ.ਨਗਰ :: 13-07-17

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀਮਤੀ ਮਾਇਆ ਦੇਵੀ, ਪਤਨੀ ਲੇਟ ਸ਼੍ਰੀ ਵਲੈਤੀ ਰਾਮ, ਰਿਟਾ: ਸੁਪਰਡੈਂਟ, ਦਫਤਰ ਡੀ.ਪੀ.ਆਈ (ਸੈਸਿ), ਪੰਜਾਬ। ਬੈਂਕ ਖਾਤਾ ਨੰ: 65172556309 ਆਈ.ਐਫ.ਐਸ.ਸੀ.ਕੋਡ- ਐਸ.ਟੀ.ਬੀ.ਪੀ.0000825 ਬੈਂਕ ਦਾ ਨਾਂ- ਸਟੇਟ ਬੈਂਕ ਆਫ ਪਟਿਆਲਾ, ਸੈਕਟਰ-46, ਚੰਡੀਗੜ੍ਹ। ਪੀ.ਪੀ.ਓ ਨੰ: 91204/ਪੰਜਾਬ।	ਰੁ: 6,464/- (ਕੇਵਲ ਛੇ ਹਜ਼ਾਰ ਚਾਰ ਸੌ ਚੌਹਠ, ਰੁਪਏ)	ਸ਼੍ਰੀਮਤੀ ਮਾਇਆ ਦੇਵੀ	ਪਤਨੀ	ਮਿਤੀ 03-01-17 ਤੋਂ 10-05-17 ਤੱਕ ਪੀ.ਜੀ.ਆਈ, ਚੰਡੀਗੜ੍ਹ।

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲਾ ਸਿਖਿਆ ਅਫਸਰ/ ਡੀ.ਡੀ.ਓ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿਟ ਪੈਨਸ਼ਨਰਜ਼ ਸਾਲ 2017-18 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਪਰਮਜੀਤ ਸਿੰਘ, ਪੀ.ਸੀ.ਐੱਸ.

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿਠ ਅੰਕਣ ਨੰ: ਉਕਤ 9900-03

ਮਿਤੀ :-

21/7/17

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲਾ ਖਜਾਨਾ ਅਫਸਰ, ਚੰਡੀਗੜ੍ਹ।
3. ਸੁਪਰਡੈਂਟ ਸੇਵਾਵਾਂ-2 ਸਾਖਾ (ਵਾਧੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
4. ਸ਼੍ਰੀਮਤੀ ਮਾਇਆ ਦੇਵੀ, ਪਤਨੀ ਲੇਟ ਵਲੈਤੀ ਰਾਮ, ਰਿਟਾ: ਸੁਪਰਡੈਂਟ, ਹਾਊਸ ਨੰ: 616, ਸਰਵਹਿਤਕਾਰੀ ਸੁਸਾਇਟੀ, ਸੈਕਟਰ-48ਏ, ਚੰਡੀਗੜ੍ਹ।

ਸੁਪਰਡੈਂਟ ਕੋਆਰਡੀਨੇਸ਼ਨ ਸੈਲ

